

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ  
 ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ  
 ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ  
 ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ {ਪੰਨਾ 774}

ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਗਾਏ—ਗਾਂਦਾ ਰਹਿੰਦਾ ਹੈ। ਹਿਰਦੈ—ਹਿਰਦੇ ਵਿਚ (ਵਸਾਂਦਾ ਹੈ)। ਰਸਨ—ਜੀਭ ਨਾਲ। ਰਸਾਏ—ਰਸ ਮਾਣਦਾ ਹੈ। ਪ੍ਰਭ ਭਾਏ—(ਉਹ ਮਨੁੱਖ) ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਹਜਿ—ਆਤਮਕ ਅਡੋਲਤਾ ਵਿਚ। ਸੁਭਾਏ—ਸੁਭਾਇ, ਪਿਆਰ ਨਾਲ। ਅਨਦਿਨੁ—{Anuidnwnz} ਹਰ ਰੋਜ਼, ਹਰ ਵੇਲੇ। ਸੁਖਿ—ਸੁਖ ਵਿਚ। ਸੋਵੈ—ਲੀਨ ਰਹਿੰਦਾ ਹੈ। ਸਬਦਿ—ਸ਼ਬਦ ਦੀ ਰਾਹੀਂ। ਲਿਵ ਲਾਏ ਰਹੈ—ਸੁਰਤਿ ਜੋੜੀ ਰੱਖਦਾ ਹੈ। ਭਾਗਿ—ਕਿਸਮਤ ਨਾਲ। ਪਾਈਐ—ਮਿਲਦਾ ਹੈ। ਧਿਆਏ—ਸਿਮਰਦਾ ਰਹਿੰਦਾ ਹੈ। ਸਹਜੇ ਸਹਜਿ—ਹਰ ਵੇਲੇ ਆਤਮਕ ਅਡੋਲਤਾ ਵਿਚ। ਜਗ ਜੀਵਨੁ—ਜਗਤ ਦਾ ਜੀਵਨ ਪ੍ਰਭੂ। ਸੁੰਨਿ—ਸੁੰਨ ਵਿਚ, ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਨ ਹੈ।11

ਅਰਥ:- ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ, (ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ। ਉਹ ਮਨੁੱਖ ਹਰ ਵੇਲੇ (ਸਿਫਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤਿ ਜੋੜੀ ਰੱਖਦਾ ਹੈ।

ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ।

ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ  
 ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੁ ਸਤਸੰਗਤਿ  
 ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥ ੨ ॥

{ਪੰਨਾ 774}

ਪਦਅਰਥ:- ਸੰਗਤਿ ਸੰਤ—ਸੰਤ ਜਨਾਂ ਦੀ ਸੰਗਤਿ ਵਿਚ। ਸਰਿ—ਸਰੋਵਰ ਵਿਚ। ਸਰਿ ਨਿਰਮਲ—ਪਵਿੱਤਰ ਸਰੋਵਰ ਵਿਚ। ਨਾਏ—ਇਸ਼ਨਾਨ ਕਰਦਾ ਹੈ। ਨਿਰਮਲਿ ਜਲਿ—ਪਵਿੱਤਰ (ਨਾਮ-) ਜਲ ਵਿਚ। ਦੁਰਮਤਿ—ਖੋਟੀ ਮਤਿ। ਭ੍ਰਮੁ—ਭਟਕਣਾ। ਬਿਨਠੀ—ਨਾਸ ਹੋ ਜਾਂਦੀ ਹੈ। ਪੀਰਾ—ਪੀੜ। ਨਦਰਿ—ਮਿਹਰ ਦੀ ਨਿਗਾਹ ਨਾਲ। ਨਿਜ ਘਰਿ—ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ। ਹੋਆ—ਹੋ ਜਾਂਦਾ ਹੈ। ਮੰਗਲ—ਸਿਫਤਿ-ਸਾਲਾਹ ਦੇ ਗੀਤ। ਰਸਿ—ਸੁਆਦ ਨਾਲ। ਰਸਨ ਰਸਾਏ—ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ। ਪ੍ਰਗਾਸਾ—(ਆਤਮਕ ਜੀਵਨ ਦਾ) ਚਾਨਣ ਕਰਦਾ ਹੈ।21

ਅਰਥ:- ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ। ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ

ਸਰੀਰ ਪਵਿੱਤਰ ਹੋ ਜਾਂਦਾ ਹੈ, (ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ।

(ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ।

ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ।<sup>21</sup>

**ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ  
ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰੁ ਸੋਹਾਇਆ ॥  
ਤਨੁ ਮਨੁ ਅਰਪਿ ਸੀਗਾਰੁ ਬਣਾਏ ਹਰਿ ਪ੍ਰਭੁ ਸਾਚੇ ਭਾਇਆ ॥ ਜੇ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕੁ  
ਅੰਕਿ ਸਮਾਇਆ ॥੩॥ {ਪੰਨਾ 775}**

ਪਦਅਰਥ:- ਅੰਤਰਿ—ਹਿਰਦੇ ਵਿਚ। ਰਤਨੁ—ਨਾਮ-ਰਤਨ ਨੂੰ, ਪ੍ਰਭੂ ਦੀ ਅਮੋਲਕ ਸਿਫਤਿ-ਸਾਲਾਹ ਨੂੰ। ਬੀਚਾਰੇ—ਵਿਚਾਰਦਾ ਹੈ, ਆਤਮਕ ਮੰਡਲ ਵਿਚ ਪ੍ਰੋਈ ਰੱਖਦਾ ਹੈ। ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ। ਪਿਆਰੇ—ਪਿਆਰ ਕਰਦਾ ਹੈ। ਸਬਦਿ—(ਗੁਰੂ ਆਪਣੇ) ਸ਼ਬਦ ਦੀ ਰਾਹੀਂ। ਨਿਸਤਾਰੇ—(ਗੁਰੂ ਉਸਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ। ਅਗਿਆਨੁ—ਆਤਮਕ ਜੀਵਨ ਵਲੋਂ ਬੇ-ਸਮਝੀ। ਅਧੇਰੁ—ਹਨੇਰਾ। ਗਿਆਨੁ—ਆਤਮਕ ਜੀਵਨ ਦੀ ਸੂਝ। ਪ੍ਰਚੰਡੁ—ਤੇਜ਼, ਤੀਬਰ। ਬਲਿਆ—ਮਘ ਪੈਂਦਾ ਹੈ। ਘਟਿ—ਹਿਰਦੇ ਵਿਚ। ਘਰ ਮੰਦਰੁ—ਸਰੀਰ ਅਤੇ ਗਿਆਨ-ਇੰਦ੍ਰੇ। ਸੋਹਾਇਆ—ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਅਰਪਿ—ਭੇਟਾ ਕਰ ਕੇ। ਸੀਗਾਰੁ—ਆਤਮਕ ਜੀਵਨ ਦਾ ਸੁਹਜ। ਪ੍ਰਭੁ ਸਾਚੇ ਭਾਇਆ—ਸਦਾ-ਬਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਪਰੁ ਕੀਜੈ—ਚੰਗੀ ਤਰ੍ਹਾਂ ਕਰਨਾ ਚਾਹੀਦਾ ਹੈ। ਅੰਕਿ—ਗੋਦ ਵਿਚ।<sup>31</sup>

ਅਰਥ:- ਹੇ ਭਾਈ! ਜਿਹੜਾ ਮਨੁੱਖ ਆਪਣੇ ਅੰਦਰ ਪ੍ਰਭੂ ਦੀ ਅਮੋਲਕ ਸਿਫਤਿ-ਸਾਲਾਹ ਨੂੰ ਪ੍ਰੋ ਰੱਖਦਾ ਹੈ, ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਨਾਮ ਨੂੰ ਪਿਆਰਦਾ ਹੈ, ਹਰਿ-ਨਾਮ ਨਾਲ ਪਿਆਰ ਪਾਈ ਰੱਖਦਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ (ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ। (ਉਸ ਮਨੁੱਖ ਦੇ) ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਵਾਲਾ ਤੇਜ਼ ਚਾਨਣ ਮਘ ਪੈਂਦਾ ਹੈ, ਉਸ ਦੇ ਸਾਰੇ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। (ਉਹ ਮਨੁੱਖ ਆਪਣਾ) ਸਰੀਰ ਭੇਟ ਕਰ ਕੇ, (ਆਪਣਾ) ਮਨ ਭੇਟ ਕਰ ਕੇ ਆਤਮਕ ਜੀਵਨ ਦਾ ਸੁਹਜ ਪੈਦਾ ਕਰ ਲੈਂਦਾ ਹੈ, ਉਹ ਸਦਾ-ਬਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਨਾਨਕ! (ਉਹ ਮਨੁੱਖ ਸਦਾ ਪ੍ਰਭੂ ਦੀ) ਗੋਦ ਵਿਚ ਲੀਨ ਰਹਿੰਦਾ ਹੈ (ਉਸ ਦੀ ਇਹ ਸਰਧਾ ਬਣੀ ਰਹਿੰਦੀ ਹੈ ਕਿ) ਜੇ ਕੁਝ ਪ੍ਰਭੂ ਹੁਕਮ ਕਰਦਾ ਹੈ, ਉਹੀ ਧਿਆਨ ਨਾਲ ਕਰਨਾ ਚਾਹੀਦਾ ਹੈ (ਪ੍ਰਭੂ ਦੀ ਰਜ਼ਾ ਵਿਚ ਪੂਰਨ ਤੌਰ ਤੇ ਰਾਜ਼ੀ ਰਹਿਣਾ ਚਾਹੀਦਾ ਹੈ)।<sup>31</sup>

**ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ  
ਹਰਿ ਪਾਇਆ ਸਾ ਧਨ ਕੰਤੁ ਪਿਆਰੀ ॥ ਸੰਤ ਜਨਾ ਮਿਲਿ ਮੰਗਲੁ ਗਾਏ ਹਰਿ ਜੀਉ ਆਪਿ ਸਵਾਰੀ  
॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੁਰਬ ਜੰਵ ਬਣਾਈ ॥ ਨਾਨਕੁ ਪ੍ਰਭੁ ਪਾਇਆ ਮੈ ਸਾਚਾ  
ਨਾ ਕਦੇ ਮਰੈ ਨ ਜਾਈ ॥੪॥੧॥੩॥ {ਪੰਨਾ 775}**

ਪਦਅਰਥ:- ਪ੍ਰਭਿ—ਪ੍ਰਭੂ ਨੇ। ਕਾਜੁ—ਵਿਆਹ ਦਾ ਕਾਰਜ। ਰਚਾਇਆ—ਰਚਾ ਦਿੱਤਾ, ਆਰੰਭ ਕਰ ਦਿੱਤਾ।

ਗੁਰਮੁਖਿ—ਗੁਰੂ ਦੀ ਰਾਹੀਂ। ਸਾਧਨ—(ਉਹ) ਜੀਵ-ਇਸਤ੍ਰੀ। ਕੰਤ ਪਿਆਰੀ—ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਮਿਲਿ—ਮਿਲ ਕੇ। ਮੰਗਲ—ਸਿਫਤਿ-ਸਾਲਾਹ ਦੇ ਗੀਤ। ਸਵਾਰੀ—ਸੋਹਣੇ ਜੀਵਨ ਵਾਲੀ ਬਣਾ ਦਿੱਤੀ। ਸੁਰਿ—ਦੇਵਤੇ। ਸੁਰਿ ਨਰ—ਦੈਵੀ ਸੁਭਾਉ ਵਾਲੇ ਮਨੁੱਖ। ਗਣ—ਸ਼ਿਵ ਜੀ ਦੇ ਉਪਾਸਕ। ਗੰਧਰਬ—ਦੇਵਤਿਆਂ ਦੇ ਰਾਗੀ। ਸੁਰਿ.....ਗੰਧਰਬ—ਉੱਚੇ ਜੀਵਨ ਵਾਲੇ ਸੰਤ-ਜਨ। ਅਪੂਰਬ—ਜਿਹੜੀ ਪਹਿਲਾਂ ਵੇਖਣ ਵਿਚ ਨਾਹ ਆਈ ਹੋਵੇ {ਅ-ਪੂਰਬ}। ਪ੍ਰਭੂ ਮੈ—ਮੈ ਪ੍ਰਭੂ, ਮੇਰਾ ਪ੍ਰਭੂ। ਸਾਚਾ—ਸਦਾ ਕਾਇਮ ਰਹਿਣ ਵਾਲਾ। ਜਾਈ—ਜੰਮਦਾ।4।

ਅਰਥ:- ਹੇ ਭਾਈ! ਹਰੀ ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਵਿਆਹ ਦਾ) ਕੰਮ ਰਚ ਦਿੱਤਾ, ਉਸ ਨੂੰ ਉਹ ਗੁਰੂ ਦੀ ਰਾਹੀਂ ਵਿਆਹੁਣ ਲਈ ਆ ਪਹੁੰਚਿਆ (ਜਿਹੜੀ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਨਾ ਚਾਹੁੰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਟਿਕਾਂਦਾ ਹੈ)।

ਹੇ ਭਾਈ! (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ ਆਪਣੇ ਨਾਲ ਜੋੜਨ ਦੀ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਉਹ ਜੀਵ-ਇਸਤ੍ਰੀ ਸੰਤ ਜਨਾਂ ਨਾਲ ਮਿਲ ਕੇ ਪ੍ਰਭੂ-ਪਤੀ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦੀ ਹੈ, ਪ੍ਰਭੂ ਆਪ ਉਸ ਦਾ ਜੀਵਨ ਸੋਹਣਾ ਬਣਾ ਦਿੰਦਾ ਹੈ।

(ਜਿਵੇਂ ਵਿਆਹ ਦੇ ਸਮੇਂ ਜਾਂਵੀ ਰਲ ਕੇ ਆਉਂਦੇ ਹਨ, ਤਿਵੇਂ ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ) ਦੈਵੀ ਗੁਣਾਂ ਵਾਲੇ ਸੰਤ ਜਨ, ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਵਾਲੇ ਭਗਤ-ਜਨ ਮਿਲ ਕੇ ਆਉਂਦੇ ਹਨ (ਉਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਵਿਆਹ ਕਰਨ ਲਈ) ਇਕ ਅਦੁਤੀ ਜੰਵ ਬਣਾਂਦੇ ਹਨ। ਹੇ ਨਾਨਕ (ਸਤ ਸੰਗੀਆਂ ਦੀ ਉਸ ਜੰਵ ਦੀ ਬਰਕਤਿ ਨਾਲ, ਭਾਵ, ਉਸ ਸਤਸੰਗ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੂੰ) ਉਹ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਕਦੇ ਜੰਮਦਾ ਮਰਦਾ ਨਹੀਂ।4।1।3।